

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ

Raag Bilaaval, Fifth Mehl, Thirteenth House, Partaal:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਮੇਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥

O Enticing Lord, I cannot sleep; I sigh. I am adorned with necklaces, gowns, ornaments and make-up.

ਉਡੀਨੀ ਉਡੀਨੀ ਉਡੀਨੀ ॥

I am sad, sad and depressed.

ਕਬ ਘਰਿ ਆਵੈ ਰੀ ॥੧॥ ਰਹਾਉ ॥

When will You come home? ||1||Pause||

ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥

I seek the Sanctuary of the happy soul-brides; I place my head upon their feet.

ਲਾਲਨੁ ਮੇਰਿ ਮਿਲਾਵਹੁ ॥

Unite me with my Beloved.

ਕਬ ਘਰਿ ਆਵੈ ਰੀ ॥੧॥

When will He come to my home? ||1||

ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੇ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥

Listen, my companions: tell me how to meet Him. Eradicate all egotism, and then you shall find your Beloved Lord within the home of your heart.

ਤਬ ਰਸ ਮੰਗਲ ਗੁਨ ਗਾਵਹੁ ॥

Then, in delight, you shall sing the songs of joy and praise.

ਆਨਦ ਰੂਪ ਧਿਆਵਹੁ ॥

Meditate on the Lord, the embodiment of bliss.

ਨਾਨਕੁ ਦੁਆਰੈ ਆਇਓ ॥

O Nanak, I came to the Lord's Door,

ਤਉ ਮੈ ਲਾਲਨੁ ਪਾਇਓ ਰੀ ॥੨॥

and then, I found my Beloved. ||2||

ਮੋਹਨ ਰੂਪੁ ਦਿਖਾਵੈ ॥

The Enticing Lord has revealed His form to me,

ਅਬ ਮੋਹਿ ਨੀਦ ਸੁਹਾਵੈ ॥

and now, sleep seems sweet to me.

ਸਭ ਮੇਰੀ ਤਿਖਾ ਬੁਝਾਨੀ ॥

My thirst is totally quenched,

ਅਬ ਮੈ ਸਹਜਿ ਸਮਾਨੀ ॥

and now, I am absorbed in celestial bliss.

ਮੀਠੀ ਪਿਰਹਿ ਕਹਾਨੀ ॥

How sweet is the story of my Husband Lord.

ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

I have found my Beloved, Enticing Lord. ||Second Pause||1||128||